

ਬਸੰਤੁ ਮਹਲਾ ੩ ॥

Basant, Third Mehl:

ਭਗਤਿ ਕਰਹਿ ਜਨ ਦੇਖਿ ਹਜ਼ੂਰਿ ॥

The Lord's humble servant worships Him, and beholds Him ever-present, near at hand.

ਸੰਤ ਜਨਾ ਕੀ ਪਗ ਪੰਕਜ ਧੂਰਿ ॥

He is the dust of the lotus feet of the humble Saints.

ਹਰਿ ਸੇਤੀ ਸਦ ਰਹਹਿ ਲਿਵ ਲਾਇ ॥

Those who remain lovingly attuned to the Lord forever

ਪੂਰੈ ਸਤਿਗੁਰਿ ਦੀਆ ਬੁਝਾਇ ॥੧॥

are blessed with understanding by the Perfect True Guru. ||1||

ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥

How rare are those who become the slave of the Lord's slaves.

ਉਤਮ ਪਦਵੀ ਪਾਵੈ ਸੋਇ ॥੧॥ ਰਹਾਉ ॥

They attain the supreme status. ||1||Pause||

ਏਕੋ ਸੇਵਹੁ ਅਵਰੁ ਨ ਕੋਇ ॥

So serve the One Lord, and no other.

ਜਿਤੁ ਸੇਵਿਐ ਸਦਾ ਸੁਖੁ ਹੋਇ ॥

Serving Him, eternal peace is obtained.

ਨਾ ਓਹੁ ਮਰੈ ਨ ਆਵੈ ਜਾਇ ॥

He does not die; He does not come and go in reincarnation.

ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥੨॥

Why should I serve any other than Him, O my mother? ||2||

ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥

True are those humble beings who realize the True Lord.

ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥

Conquering their self-conceit, they merge intuitively into the Naam, the Name of the Lord.

ਗੁਰਮੁਖਿ ਨਾਮੁ ਪਰਾਪਤਿ ਹੋਇ ॥

The Gurmukhs gather in the Naam.

ਮਨੁ ਨਿਰਮਲੁ ਨਿਰਮਲੁ ਸਚੁ ਸੋਇ ॥੩॥

Their minds are immaculate, and their reputations are immaculate. ||3||

ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥

Know the Lord, who gave you spiritual wisdom,

ਸਾਚੁ ਸਬਦਿ ਪ੍ਰਭੁ ਏਕੁ ਸਿਵਾਣੁ ॥

and realize the One God, through the True Word of the Shabad.

ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥

When the mortal tastes the sublime essence of the Lord, he becomes pure and holy.

ਨਾਨਕ ਨਾਮਿ ਰਤੇ ਸਚੁ ਸੋਇ ॥੪॥੮॥

O Nanak, those who are imbued with the Naam - their reputations are true. ||4||8||